

ਧਨਾਸਰੀ ਮਹਲਾ ੧ ॥

Dhanaasaree, First Mehl:

ਜੀਉ ਤਪਤੁ ਹੈ ਬਾਰੋ ਬਾਰ ॥

My soul burns, over and over again.

ਤਪਿ ਤਪਿ ਖਪੈ ਬਹੁਤੁ ਬੇਕਾਰ ॥

Burning and burning, it is ruined, and it falls into evil.

ਜੈ ਤਨਿ ਬਾਣੀ ਵਿਸਰਿ ਜਾਇ ॥

That body, which forgets the Word of the Guru's Bani,

ਜਿਉ ਪਕਾ ਰੋਗੀ ਵਿਲਲਾਇ ॥੧॥

cries out in pain, like a chronic patient. ||1||

ਬਹੁਤਾ ਬੋਲਣੁ ਝਖਣੁ ਹੋਇ ॥

To speak too much and babble is useless.

ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

Even without our speaking, He knows everything. ||1||Pause||

ਜਿਨਿ ਕਨ ਕੀਤੇ ਅਖੀ ਨਾਕੁ ॥

He created our ears, eyes and nose.

ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

He gave us our tongue to speak so fluently.

ਜਿਨਿ ਮਨੁ ਰਾਖਿਆ ਅਗਨੀ ਪਾਇ ॥

He preserved the mind in the fire of the womb;

ਵਾਜੈ ਪਵਣੁ ਆਖੈ ਸਭ ਜਾਇ ॥੨॥

at His Command, the wind blows everywhere. ||2||

ਜੇਤਾ ਮੋਹੁ ਪਰੀਤਿ ਸੁਆਦ ॥

These worldly attachments, loves and pleasurable tastes,

ਸਭਾ ਕਾਲਖ ਦਾਗਾ ਦਾਗ ॥

all are just black stains.

ਦਾਗ ਦੋਸ ਮੁਹਿ ਚਲਿਆ ਲਾਇ ॥

One who departs, with these black stains of sin on his face

ਦਰਗਹ ਬੈਸਣ ਨਾਹੀ ਜਾਇ ॥੩॥

shall find no place to sit in the Court of the Lord. ||3||

ਕਰਮਿ ਮਿਲੈ ਆਖਣੁ ਤੇਰਾ ਨਾਉ ॥

By Your Grace, we chant Your Name.

ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥

Becoming attached to it, one is saved; there is no other way.

ਜੇ ਕੋ ਡੂਬੈ ਫਿਰਿ ਹੋਵੈ ਸਾਰ ॥

Even if one is drowning, still, he may be saved.

ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

O Nanak, the True Lord is the Giver of all. ||4||3||5||